

 Print Page

Sri Guru Granth Sahib

Displaying 1428 of

ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥

Har Jan Har Anthar Nehee Naanak Saachee Maan ||29||

There is no difference between the Lord and the humble servant of the Lord; O Nanak, know this as true. ||29||

ਸਲੋਕ ਵਾਰਾਂ ਤੇ ਵਧੀਕ (ਮਃ ੯) (੨੯):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧
Salok Guru Teg Bahadur

ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥

Man Maaeiaa Mai Fadhh Rehiou Bisariou Gobindh Naam ||

The mortal is entangled in Maya; he has forgotten the Name of the Lord of the Universe.

ਸਲੋਕ ਵਾਰਾਂ ਤੇ ਵਧੀਕ (ਮਃ ੯) (੩੦):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧
Salok Guru Teg Bahadur

ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥

Kahu Naanak Bin Har Bhajan Jeevan Kounae Kaam ||30||

Says Nanak, without meditating on the Lord, what is the use of this human life? ||30||

ਸਲੋਕ ਵਾਰਾਂ ਤੇ ਵਧੀਕ (ਮਃ ੯) (੩੦):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੨
Salok Guru Teg Bahadur

ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥

Praanee Raam N Chaethee Madh Maaeiaa Kai Andhh ||

The mortal does not think of the Lord; he is blinded by the wine of Maya.

ਸਲੋਕ ਵਾਰਾਂ ਤੇ ਵਧੀਕ (ਮਃ ੯) (੩੧):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੨
Salok Guru Teg Bahadur

ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥

Kahu Naanak Har Bhajan Bin Parath Thaahi Jam Fandhh ||31||

Says Nanak, without meditating on the Lord, he is caught in the noose of Death. ||31||

ਸਲੋਕ ਵਾਰਾਂ ਤੇ ਵਧੀਕ (ਮਃ ੯) (੩੧):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੩
Salok Guru Teg Bahadur

ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥

Sukh Mai Bahu Sangee Bheae Dhukh Mai Sang N Koe ||

In good times, there are many companions around, but in bad times, there is no one at all.

ਸਲੋਕ ਵਾਰਾਂ ਤੇ ਵਧੀਕ (ਮਃ ੯) (੩੨):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੩

Salok Guru Teg Bahadur

ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥

Kahu Naanak Har Bhaj Manaa Anth Sehaae Hoe ||32||

Says Nanak, vibrate, and meditate on the Lord; He shall be your only Help and Support in the end. ||32||

ਸਲੋਕ ਵਾਰਾਂ ਤੇ ਵਧੀਕ (ਮਃ ੯) (੩੨):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੪

Salok Guru Teg Bahadur

ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥

Janam Janam Bharamath Firiou Mittiou N Jam Ko Thraas ||

Mortals wander lost and confused through countless lifetimes; their fear of death is never removed.

ਸਲੋਕ ਵਾਰਾਂ ਤੇ ਵਧੀਕ (ਮਃ ੯) (੩੩):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੪

Salok Guru Teg Bahadur

ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥

Kahu Naanak Har Bhaj Manaa Nirabhai Paavehi Baas ||33||

Says Nanak, vibrate and meditate on the Lord, and you shall dwell in the Fearless Lord. ||33||

ਸਲੋਕ ਵਾਰਾਂ ਤੇ ਵਧੀਕ (ਮਃ ੯) (੩੩):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੫

Salok Guru Teg Bahadur

ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥

Jathan Bahuth Mai Kar Rehiou Mittiou N Man Ko Maan ||

I have tried so many things, but the pride of my mind has not been dispelled.

ਸਲੋਕ ਵਾਰਾਂ ਤੇ ਵਧੀਕ (ਮਃ ੯) (੩੪):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੫

Salok Guru Teg Bahadur

ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥

Dhuramath Sio Naanak Fadhiou Raakh Laehu Bhagavaan ||34||

I am engrossed in evil-mindedness, Nanak. O God, please save me! ||34||

ਸਲੋਕ ਵਾਰਾਂ ਤੇ ਵਧੀਕ (ਮਃ ੯) (੩੪):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੬

Salok Guru Teg Bahadur

ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥

Baal Juaanee Ar Biradhh Fun Theen Avasathhaa Jaan ||

Childhood, youth and old age - know these as the three stages of life.

ਸਲੋਕ ਵਾਰਾਂ ਤੇ ਵਧੀਕ (ਮਃ ੯) (੩੫):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੭

Salok Guru Teg Bahadur

ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥

Kahu Naanak Har Bhajan Bin Birathhaa Sabh Hee Maan ||35||

Says Nanak, without meditating on the Lord, everything is useless; you must appreciate this. ||35||

ਸਲੋਕ ਵਾਰਾਂ ਤੇ ਵਧੀਕ (ਮਃ ੯) (੩੫):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੭

Salok Guru Teg Bahadur

ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥

Karano Hutho S Naa Keeou Pariou Lobh Kai Fandhh ||

You have not done what you should have done; you are entangled in the web of greed.

ਸਲੋਕ ਵਾਰਾਂ ਤੇ ਵਧੀਕ (ਮਃ ੯) (੩੬):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੮

Salok Guru Teg Bahadur

ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥

Naanak Samiou Ram Gaeiou Ab Kio Rovath Andhh ||36||

Nanak, your time is past and gone; why are you crying now, you blind fool? ||36||

ਸਲੋਕ ਵਾਰਾਂ ਤੇ ਵਧੀਕ (ਮਃ ੯) (੩੬):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੮

Salok Guru Teg Bahadur

ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥

Man Maaeiaa Mai Ram Rehiou Nikasath Naahin Meeth ||

The mind is absorbed in Maya - it cannot escape it, my friend.

ਸਲੋਕ ਵਾਰਾਂ ਤੇ ਵਧੀਕ (ਮਃ ੯) (੩੭):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੯

Salok Guru Teg Bahadur

ਨਾਨਕ ਮੂਰਤਿ ਚਿਤ੍ਰੁ ਜਿਉ ਛਾਡਿਤ ਨਾਹਿਨ ਭੀਤਿ ॥੩੭॥

Naanak Moorath Chithr Jio Shhaaddith Naahin Bheeth ||37||

Nanak, it is like a picture painted on the wall - it cannot leave it. ||37||

ਸਲੋਕ ਵਾਰਾਂ ਤੇ ਵਧੀਕ (ਮਃ ੯) (੩੭):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੯

Salok Guru Teg Bahadur

ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥

Nar Chaahath Kashh Aour Aourai Kee Aourai Bhee ||

The man wishes for something, but something different happens.

ਸਲੋਕ ਵਾਰਾਂ ਤੇ ਵਧੀਕ (ਮਃ ੯) (੩੮):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੦

Salok Guru Teg Bahadur

ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ||੩੮||

Chithavath Rehiou Thagour Naanak Faasee Gal Paree ||38||

He plots to deceive others, O Nanak, but he places the noose around his own neck instead. ||38||

ਸਲੋਕ ਵਾਰਾਂ ਤੇ ਵਧੀਕ (ਮਃ ੯) (੩੮):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੦

Salok Guru Teg Bahadur

ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ||

Jathan Bahuth Sukh Kae Keeeae Dhukh Ko Keeou N Koe ||

People make all sorts of efforts to find peace and pleasure, but no one tries to earn pain.

ਸਲੋਕ ਵਾਰਾਂ ਤੇ ਵਧੀਕ (ਮਃ ੯) (੩੯):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੧

Salok Guru Teg Bahadur

ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ||੩੯||

Kahu Naanak Sun Rae Manaa Har Bhaavai So Hoe ||39||

Says Nanak, listen, mind: whatever pleases God comes to pass. ||39||

ਸਲੋਕ ਵਾਰਾਂ ਤੇ ਵਧੀਕ (ਮਃ ੯) (੩੯):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੧

Salok Guru Teg Bahadur

ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ||

Jagath Bhikhaaree Firath Hai Sabh Ko Dhaathaa Raam ||

The world wanders around begging, but the Lord is the Giver of all.

ਸਲੋਕ ਵਾਰਾਂ ਤੇ ਵਧੀਕ (ਮਃ ੯) (੪੦):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੨

Salok Guru Teg Bahadur

ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ||੪੦||

Kahu Naanak Man Simar Thih Pooran Hovehi Kaam ||40||

Says Nanak, meditate in remembrance on Him, and all your works will be successful. ||40||

ਸਲੋਕ ਵਾਰਾਂ ਤੇ ਵਧੀਕ (ਮਃ ੯) (੪੦):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੨

Salok Guru Teg Bahadur

ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ||

Jhoothai Maan Kehaa Karai Jag Supanae Jio Jaan ||

Why do you take such false pride in yourself? You must know that the world is just a dream.

ਸਲੋਕ ਵਾਰਾਂ ਤੇ ਵਧੀਕ (ਮਃ ੯) (੪੧):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੩
Salok Guru Teg Bahadur

ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥

Ein Mai Kashh Thaero Nehee Naanak Kehiou Bakhaan ||41||

None of this is yours; Nanak proclaims this truth. ||41||

ਸਲੋਕ ਵਾਰਾਂ ਤੇ ਵਧੀਕ (ਮਃ ੯) (੪੧):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੩
Salok Guru Teg Bahadur

ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥

Garab Karath Hai Dhaeh Ko Binasai Shhin Mai Meeth ||

You are so proud of your body; it shall perish in an instant, my friend.

ਸਲੋਕ ਵਾਰਾਂ ਤੇ ਵਧੀਕ (ਮਃ ੯) (੪੨):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੩
Salok Guru Teg Bahadur

ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥

Jihi Praanee Har Jas Kehiou Naanak Thihi Jag Jeeth ||42||

That mortal who chants the Praises of the Lord, O Nanak, conquers the world. ||42||

ਸਲੋਕ ਵਾਰਾਂ ਤੇ ਵਧੀਕ (ਮਃ ੯) (੪੨):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੪
Salok Guru Teg Bahadur

ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥

Jih Ghatt Simaran Raam Ko So Nar Mukathaa Jaan ||

That person, who meditates in remembrance on the Lord in his heart, is liberated - know this well.

ਸਲੋਕ ਵਾਰਾਂ ਤੇ ਵਧੀਕ (ਮਃ ੯) (੪੩):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੪
Salok Guru Teg Bahadur

ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥

Thihi Nar Har Anthar Nehee Naanak Saachee Maan ||43||

There is no difference between that person and the Lord: O Nanak, accept this as the Truth. ||43||

ਸਲੋਕ ਵਾਰਾਂ ਤੇ ਵਧੀਕ (ਮਃ ੯) (੪੩):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੫
Salok Guru Teg Bahadur

ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥

Eaek Bhagath Bhagavaan Jih Praanee Kai Naahi Man ||

That person, who does not feel devotion to God in his mind

ਸਲੋਕ ਵਾਰਾਂ ਤੇ ਵਧੀਕ (ਮਃ ੯) (੪੪):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੫
Salok Guru Teg Bahadur

ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥

Jaisae Sookar Suaan Naanak Maano Thaahi Than ||44||

- O Nanak, know that his body is like that of a pig, or a dog. ||44||

ਸਲੋਕ ਵਾਰਾਂ ਤੇ ਵਧੀਕ (ਮਃ ੯) (੪੪):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੬
Salok Guru Teg Bahadur

ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥

Suaamee Ko Grihu Jio Sadhaa Suaan Thajath Nehee Nith ||

A dog never abandons the home of his master.

ਸਲੋਕ ਵਾਰਾਂ ਤੇ ਵਧੀਕ (ਮਃ ੯) (੪੪):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੬
Salok Guru Teg Bahadur

ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥

Naanak Eih Bidhh Har Bhajo Eik Man Hue Eik Chith ||45||

O Nanak, in just the same way, vibrate, and meditate on the Lord, single-mindedly, with one-pointed consciousness. ||45||

ਸਲੋਕ ਵਾਰਾਂ ਤੇ ਵਧੀਕ (ਮਃ ੯) (੪੫):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੭
Salok Guru Teg Bahadur

ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥

Theerathh Barath Ar Dhaan Kar Man Mai Dhharai Gumaan ||

Those who make pilgrimages to sacred shrines, observe ritualistic fasts and make donations to charity while still taking pride in their minds

ਸਲੋਕ ਵਾਰਾਂ ਤੇ ਵਧੀਕ (ਮਃ ੯) (੪੬):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੮
Salok Guru Teg Bahadur

ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥

Naanak Nihafal Jaath Thih Jio Kunchar Eisanaan ||46||

- O Nanak, their actions are useless, like the elephant, who takes a bath, and then rolls in the dust. ||46||

ਸਲੋਕ ਵਾਰਾਂ ਤੇ ਵਧੀਕ (ਮਃ ੯) (੪੬):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੮
Salok Guru Teg Bahadur

ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥

Sir Kanpiou Pag Ddagamagae Nain Joth Thae Heen ||

The head shakes, the feet stagger, and the eyes become dull and weak.

ਸਲੋਕ ਵਾਰਾਂ ਤੇ ਵਧੀਕ (ਮਃ ੯) (੪੭):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੮
Salok Guru Teg Bahadur

ਕਹੁ ਨਾਨਕ ਇਹ ਬਿਧਿ ਭਈ ਤਉ ਨ ਹਰਿ ਰਸਿ ਲੀਨ ॥੪੭॥

Kahu Naanak Eih Bidhh Bhee Thoo N Har Ras Leen ||47||

Says Nanak, this is your condition. And even now, you have not savored the sublime essence of the Lord.
||47||

ਸਲੋਕ ਵਾਰਾਂ ਤੇ ਵਧੀਕ (ਮਃ ੯) (੪੭):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੮ ਪੰ. ੧੮

Salok Guru Teg Bahadur